

ਧਨਾਸਰੀ ਮਹਲਾ ੫ ॥

Dhanaasaree, Fifth Mehl:

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥

The fish out of water loses its life; it is deeply in love with the water.

ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥

The bumble bee, totally in love with the lotus flower, is lost in it; it cannot find the way to escape from it. ||1||

ਅਬ ਮਨ ਏਕਸ ਸਿਉ ਮੋਹੁ ਕੀਨਾ ॥

Now, my mind has nurtured love for the One Lord.

ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥

He does not die, and is not born; He is always with me. Through the Word of the True Guru's Shabad, I know Him. ||1||Pause||

ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥

Lured by sexual desire, the elephant is trapped; the poor beast falls into the power of another.

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥

Lured by the sound of the hunter's bell, the deer offers its head; because of this enticement, it is killed. ||2||

ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥

Gazing upon his family, the mortal is enticed by greed; he clings in attachment to Maya.

ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥

Totally engrossed in worldly things, he considers them to be his own; but in the end, he shall surely have to leave them behind. ||3||

ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥

Know it well, that anyone who loves any other than God, shall be miserable forever.

ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੁ ਸਦ ਕੇਲਾ ॥੪॥੨॥

Says Nanak, the Guru has explained this to me, that love for God brings lasting bliss. ||4||2||

